

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਰਾਗੁ ਸੂਹੀ ਮਹਲਾ ੩ ਘਰੁ ੩ ॥

Raag Soohi, Third Mehl, Third House:

ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥

The Dear Lord protects His humble devotees; throughout the ages, He has protected them.

ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥

Those devotees who become Gurmukh burn away their ego, through the Word of the Shabad.

ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥

Those who burn away their ego through the Shabad, become pleasing to my Lord; their speech becomes True.

ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥

They perform the Lord's true devotional service, day and night, as the Guru has instructed them.

ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥

The devotees' lifestyle is true, and absolutely pure; the True Name is pleasing to their minds.

ਨਾਨਕ ਭਗਤ ਸੋਹਿ ਦਰਿ ਸਾਚੈ ਜਿਨੀ ਸਚੇ ਸਚੁ ਕਮਾਇਆ ॥੧॥

O Nanak, the those devotees, who practice Truth, and only Truth, look beautiful in the Court of the True Lord. ||1||

ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥

The Lord is the social class and honor of His devotees; the Lord's devotees merge in the Naam, the Name of the Lord.

ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥

They worship the Lord in devotion, and eradicate self-conceit from within themselves; they understand merits and demerits.

ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥

They understand merits and demerits, and chant the Lord's Name; devotional worship is sweet to them.

ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥

Night and day, they perform devotional worship, day and night, and in the home of the self, they remain detached.

ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥

Imbued with devotion, their minds remain forever immaculate and pure; they see their Dear Lord always with them.

ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮਾਲੇ ॥੨॥

O Nanak, those devotees are True in the Court of the Lord; night and day, they dwell upon the Naam. ||2||

ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥

The self-willed manmukhs practice devotional rituals without the True Guru, but without the True Guru, there is no devotion.

ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥

They are afflicted with the diseases of egotism and Maya, and they suffer the pains of death and rebirth.

ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥

The world suffers the pains of death and rebirth, and through the love of duality, it is ruined; without the Guru, the essence of reality is not known.

ਭਗਤਿ ਵਿਹੁਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥

Without devotional worship, everyone in the world is deluded and confused, and in the end, they depart with regrets.

ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥

Among millions, there is scarcely one who realizes the Name of the True Lord.

ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥

O Nanak, through the Naam, greatness is obtained; in the love of duality, all honor is lost. ||3||

ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥

In the home of the devotees, is the joy of true marriage; they chant the Glorious Praises of the Lord forever.

ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥

He Himself blesses them with the treasure of devotion; conquering the thorny pain of death, they merge in the Lord.

ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥

Conquering the thorny pain of death, they merge in the Lord; they are pleasing to the Lord's Mind, and they obtain the true treasure of the Naam.

ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥

This treasure is inexhaustible; it will never be exhausted. The Lord automatically blesses them with it.

ਹਰਿ ਜਨ ਉਚੇ ਸਦ ਹੀ ਉਚੇ ਗੁਰ ਕੈ ਸਬਦਿ ਸੁਹਾਇਆ ॥

The humble servants of the Lord are exalted and elevated, forever on high; they are adorned with the Word of the Guru's Shabad.

ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੇਭਾ ਪਾਇਆ ॥੪॥੧॥੨॥

O Nanak, He Himself forgives them, and merges them with Himself; throughout the ages, they are glorified. ||4||1||2||